

 Print Page

Sri Guru Granth Sahib

Displaying 1302 of

ਬਿਸਮ ਬਿਸਮ ਬਿਸਮ ਹੀ ਭਈ ਹੈ ਲਾਲ ਗੁਲਾਲ ਰੰਗਾਰੈ ॥

Bisam Bisam Bisam Hee Bhee Hai Laal Gulaal Rangaarai ||

I am wonder-struck, wonder-struck, wonder-struck and amazed, dyed in the deep crimson color of my Beloved.

ਕਾਨੜਾ (ਮਃ ੫) (੨੦) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧

Raag Kaanrhaa Guru Arjan Dev

ਕਹੁ ਨਾਨਕ ਸੰਤਨ ਰਸੁ ਆਈ ਹੈ ਜਿਉ ਚਾਖਿ ਗੁੰਗਾ ਮੁਸਕਾਰੈ ॥੨॥੧॥੨੦॥

Kahu Naanak Santhan Ras Aaee Hai Jio Chaakh Goongaa Musakaarai ||2||1||20||

Says Nanak, the Saints savor this sublime essence, like the mute, who tastes the sweet candy, but only smiles. ||2||1||20||

ਕਾਨੜਾ (ਮਃ ੫) (੨੦) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ||

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੨

ਨ ਜਾਨੀ ਸੰਤਨ ਪ੍ਰਭ ਬਿਨੁ ਆਨ ॥

N Jaanee Santhan Prabh Bin Aan ||

The Saints do not know any other except God.

ਕਾਨੜਾ (ਮਃ ੫) (੨੧) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੨

Raag Kaanrhaa Guru Arjan Dev

ਉਚ ਨੀਚ ਸਭ ਪੇਖਿ ਸਮਾਨੋ ਮੁਖਿ ਬਕਨੋ ਮਨਿ ਮਾਨ ॥੧॥ ਰਹਾਉ ॥

Och Neech Sabh Paekh Samaano Mukh Bakano Man Maan ||1|| Rehaao ||

They look upon all equally, the high and the low; they speak of Him with their mouths, and honor Him in their minds. ||1||Pause||

ਕਾਨੜਾ (ਮਃ ੫) (੨੧) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੨

Raag Kaanrhaa Guru Arjan Dev

ਘਟਿ ਘਟਿ ਪੂਰਿ ਰਹੇ ਸੁਖ ਸਾਗਰ ਭੈ ਭੰਜਨ ਮੇਰੇ ਪ੍ਰਾਨ ॥

Ghatt Ghatt Poor Rehae Sukh Saagar Bhai Bhanjan Maerae Praan ||

He is pervading and permeating each and every heart; He is the Ocean of Peace, the Destroyer of fear. He is my praanaa - the Breath of Life.

ਕਾਨੜਾ (ਮਃ ੫) (੨੧) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੩

Raag Kaanrhaa Guru Arjan Dev

ਮਨਹਿ ਪ੍ਰਗਾਸੁ ਭਇਓ ਭ੍ਰਮੁ ਨਾਸਿਓ ਮੰਤ੍ਰੁ ਦੀਓ ਗੁਰ ਕਾਨ ॥੧॥

Manehi Pragaas Bhaeiou Bhram Naasiou Manthra Dheeou Gur Kaan ||1||

My mind was enlightened, and my doubt was dispelled, when the Guru whispered His Mantra into my ears. ||1||

ਕਾਨੜਾ (ਮਃ ੫) (੨੧) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੪

Raag Kaanrhaa Guru Arjan Dev

ਕਰਤ ਰਹੇ ਕ੍ਰਤਗੁ ਕਰੁਣਾ ਮੈ ਅੰਤਰਜਾਮੀ ਗਿਾਨ ॥

Karath Rehae Krathagy Karunaa Mai Antharajaamee Giyaan ||

He is All-powerful, the Ocean of Mercy, the All-knowing Searcher of Hearts.

ਕਾਨੜਾ (ਮਃ ੫) (੨੧) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੪

Raag Kaanrhaa Guru Arjan Dev

ਆਠ ਪਹਰ ਨਾਨਕ ਜਸੁ ਗਾਵੈ ਮਾਂਗਨ ਕਉ ਹਰਿ ਦਾਨ ॥੨॥੨॥੨੧॥

Aath Pehar Naanak Jas Gaavai Maangan Ko Har Dhaan ||2||2||21||

Twenty-four hours a day Nanak sings His Praises, and begs for the Gift of the Lord. ||2||2||21||

ਕਾਨੜਾ (ਮਃ ੫) (੨੧) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੫

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ||

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੨

ਕਹਨ ਕਹਾਵਨ ਕਉ ਕਈ ਕੇਤੈ ॥

Kehan Kehaavan Ko Kee Kaethai ||

Many speak and talk about God.

ਕਾਨੜਾ (ਮਃ ੫) (੨੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੬

Raag Kaanrhaa Guru Arjan Dev

ਐਸੇ ਜਨੁ ਬਿਰਲੇ ਹੈ ਸੇਵਕੁ ਜੋ ਤਤ ਜੋਗ ਕਉ ਬੇਤੈ ॥੧॥ ਰਹਾਉ ॥

Aiso Jan Biralo Hai Saevak Jo Thath Jog Ko Baethai ||1|| Rehaao ||

But one who understands the essence of Yoga - such a humble servant is very rare||1||Pause||

ਕਾਨੜਾ (ਮਃ ੫) (੨੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੬

Raag Kaanrhaa Guru Arjan Dev

ਦੁਖੁ ਨਾਹੀ ਸਭੁ ਸੁਖੁ ਹੀ ਹੈ ਰੇ ਏਕੈ ਏਕੀ ਨੇਤੈ ॥

Dhukh Naahee Sabh Sukh Hee Hai Rae Eaekai Eaekee Naethai ||

He has no pain - he is totally at peace. With his eyes, he sees only the One Lord.

ਕਾਨੜਾ (ਮਃ ੫) (੨੨) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੭

Raag Kaanrhaa Guru Arjan Dev

ਬੁਰਾ ਨਹੀ ਸਭੁ ਭਲਾ ਹੀ ਹੈ ਰੇ ਹਾਰ ਨਹੀ ਸਭ ਜੇਤੈ ॥੧॥

Buraa Nehee Sabh Bhalaa Hee Hai Rae Haar Nehee Sabh Jaethai ||1||

No one seems evil to him - all are good. There is no defeat - he is totally victorious. ||1||

ਕਾਨੜਾ (ਮਃ ੫) (੨੨) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੭

Raag Kaanrhaa Guru Arjan Dev

ਸੋਗੁ ਨਾਹੀ ਸਦਾ ਹਰਖੀ ਹੈ ਰੇ ਛੋਡਿ ਨਾਹੀ ਕਿਛੁ ਲੇਤੈ ॥

Sog Naahee Sadhaa Harakhee Hai Rae Shhodd Naahee Kishh Laethai ||

He is never in sorrow - he is always happy; but he gives this up, and does not take anything.

ਕਾਨੜਾ (ਮਃ ੫) (੨੨) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੮

Raag Kaanrhaa Guru Arjan Dev

ਕਹੁ ਨਾਨਕ ਜਨੁ ਹਰਿ ਹਰਿ ਹਰਿ ਹੈ ਕਤ ਆਵੈ ਕਤ ਰਮਤੈ ॥੨॥੩॥੨੨॥

Kahu Naanak Jan Har Har Har Hai Kath Aavai Kath Ramathai ||2||3||22||

Says Nanak, the humble servant of the Lord is himself the Lord, Har, Har, Har; he does not come and go in reincarnation. ||2||3||22||

ਕਾਨੜਾ (ਮਃ ੫) (੨੨) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੮

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ||

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੨

ਹੀਏ ਕੋ ਪ੍ਰੀਤਮੁ ਬਿਸਰਿ ਨ ਜਾਇ ॥

Heeeae Ko Preetham Bisar N Jaeae ||

I pray that my heart may never forget my Beloved.

ਕਾਨੜਾ (ਮਃ ੫) (੨੩) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੯

Raag Kaanrhaa Guru Arjan Dev

ਤਨ ਮਨ ਗਲਤ ਭਏ ਤਿਹ ਸੰਗੇ ਮੋਹਨੀ ਮੋਹਿ ਰਹੀ ਮੋਰੀ ਮਾਇ ॥੧॥ ਰਹਾਉ ॥

Than Man Galath Bheae Thih Sangae Mohanee Mohi Rehee Moree Maae ||1|| Rehaao ||

My body and mind are blended with Him, but the Enticer, Maya, is enticing me, O my mother. ||1||Pause||

ਕਾਨੜਾ (ਮਃ ੫) (੨੩) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੯

Raag Kaanrhaa Guru Arjan Dev

ਜੈ ਜੈ ਪਹਿ ਕਹਉ ਬ੍ਰਿਥਾ ਹਉ ਅਪੁਨੀ ਤੇਉ ਤੇਉ ਗਰੇ ਰਹੇ ਅਟਕਾਇ ॥

Jai Jai Pehi Keho Brithhaa Ho Apunee Thaeoo Thaeoo Gehae Rehae Attakaae ||

Those unto whom I tell my pain and frustration - they themselves are caught and stuck.

ਕਾਨੜਾ (ਮਃ ੫) (੨੩) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੦

Raag Kaanrhaa Guru Arjan Dev

ਅਨਿਕ ਭਾਂਤਿ ਕੀ ਏਕੈ ਜਾਲੀ ਤਾ ਕੀ ਗੰਠਿ ਨਹੀ ਛੋਰਾਇ ॥੧॥

Anik Bhaanth Kee Eaekai Jaalee Thaa Kee Ganth Nehee Shhoroae ||1||

In all sorts of ways, Maya has cast the net; the knots cannot be loosened. ||1||

ਕਾਨੜਾ (ਮਃ ੫) (੨੩) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੧

Raag Kaanrhaa Guru Arjan Dev

ਫਿਰਤ ਫਿਰਤ ਨਾਨਕ ਦਾਸੁ ਆਇਓ ਸੰਤਨ ਹੀ ਸਰਨਾਇ ॥

Firath Firath Naanak Dhaas Aaeiou Santhan Hee Saranaae ||

Wandering and roaming, slave Nanak has come to the Sanctuary of the Saints.

ਕਾਨੜਾ (ਮਃ ੫) (੨੩) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੧

Raag Kaanrhaa Guru Arjan Dev

ਕਾਟੇ ਅਗਿਆਨ ਭਰਮ ਮੋਹ ਮਾਇਆ ਲੀਓ ਕੰਠਿ ਲਗਾਇ ॥੨॥੪॥੨੩॥

Kaattae Agiaan Bharam Moh Maaeiaa Leeou Kanth Lagaae ||2||4||23||

The bonds of ignorance, doubt, emotional attachment and the love of Maya have been cut; God hugs me close in His Embrace. ||2||4||23||

ਕਾਨੜਾ (ਮਃ ੫) (੨੩) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੨

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ||

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੨

ਆਨਦ ਰੰਗ ਬਿਨੋਦ ਹਮਾਰੈ ॥

Aanadh Rang Binodh Hamaarai ||

My home is filled with ecstasy, pleasure and joy.

ਕਾਨੜਾ (ਮਃ ੫) (੨੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੩

Raag Kaanrhaa Guru Arjan Dev

ਨਾਮੋ ਗਾਵਨੁ ਨਾਮੁ ਧਿਆਵਨੁ ਨਾਮੁ ਹਮਾਰੇ ਪ੍ਰਾਨ ਅਧਾਰੈ ॥੧॥ ਰਹਾਉ ॥

Naamo Gaavan Naam Dhhaavan Naam Hamaarae Praan Adhhaarai ||1|| Rehaao ||

I sing the Naam, and I meditate on the Naam. The Naam is the Support of my breath of life. ||1||Pause||

ਕਾਨੜਾ (ਮਃ ੫) (੨੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੩

Raag Kaanrhaa Guru Arjan Dev

ਨਾਮੋ ਗਿਆਨੁ ਨਾਮੁ ਇਸਨਾਨਾ ਹਰਿ ਨਾਮੁ ਹਮਾਰੇ ਕਾਰਜ ਸਵਾਰੈ ॥

Naamo Giaan Naam Eisanaanaa Har Naam Hamaarae Kaaraj Savaarai ||

The Naam is spiritual wisdom, the Naam is my purifying bath. The Naam resolves all my affairs.

ਕਾਨੜਾ (ਮਃ ੫) (੨੪) ੧:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੪

Raag Kaanrhaa Guru Arjan Dev

ਹਰਿ ਨਾਮੋ ਸੋਭਾ ਨਾਮੁ ਬਡਾਈ ਭਉਜਲੁ ਬਿਖਮੁ ਨਾਮੁ ਹਰਿ ਤਾਰੈ ॥੧॥

Har Naamo Sobhaa Naam Baddaaee Bhoujal Bikham Naam Har Thaarai ||1||

The Naam, the Name of the Lord, is glorious grandeur; the Naam is glorious greatness. The Name of the Lord carries me across the terrifying world-ocean. ||1||

ਕਾਨੜਾ (ਮਃ ੫) (੨੪) ੧:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੪

Raag Kaanrhaa Guru Arjan Dev

ਅਗਮ ਪਦਾਰਥ ਲਾਲ ਅਮੋਲਾ ਭਇਓ ਪਰਾਪਤਿ ਗੁਰ ਚਰਨਾਰੈ ॥

Agam Padhaarathh Laal Amolaa Bhaeiou Paraapath Gur Charanaarai ||

The Unfathomable Treasure, the Priceless Gem - I have received it, through the Guru's Feet.

ਕਾਨੜਾ (ਮਃ ੫) (੨੪) ੨:੧ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੫

Raag Kaanrhaa Guru Arjan Dev

ਕਹੁ ਨਾਨਕ ਪ੍ਰਭ ਭਏ ਕ੍ਰਿਪਾਲਾ ਮਗਨ ਭਏ ਹੀਅਰੈ ਦਰਸਾਰੈ ॥੨॥੫॥੨੪॥

Kahu Naanak Prabh Bheae Kirapaalaa Magan Bheae Heearai Dharasaarai ||2||5||24||

Says Nanak, God has become Merciful; my heart is intoxicated by the Blessed Vision of His Darshan.

||2||5||24||

ਕਾਨੜਾ (ਮਃ ੫) (੨੪) ੨:੨ - ਗੁਰੂ ਗ੍ਰੰਥ ਸਾਹਿਬ : ਅੰਗ ੧੩੦੨ ਪੰ. ੧੬

Raag Kaanrhaa Guru Arjan Dev

ਕਾਨੜਾ ਮਹਲਾ ੫ ॥

Kaanarraa Mehalaa 5 ॥

Kaanraa, Fifth Mehl:

ਕਾਨੜਾ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੩੦੨

ਸਾਜਨ ਮੀਤ ਸੁਆਮੀ ਨੇਰੋ ॥

Saajan Meeth Suaamee Naero ॥

My Friend, my Best Friend, my Lord and Master, is near.

ਕਾਨੜਾ (ਮਃ ੫) (੨੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧੭

Raag Kaanrhaa Guru Arjan Dev

ਪੇਖਤ ਸੁਨਤ ਸਭਨ ਕੈ ਸੰਗੇ ਥੋਰੈ ਕਾਜ ਬੁਰੇ ਕਹ ਫੇਰੋ ॥੧॥ ਰਹਾਉ ॥

Paekhath Sunath Sabhan Kai Sangae Thhorai Kaaj Buro Keh Faero ||1|| Rehaao ॥

He sees and hears everything; He is with everyone. You are here for such short time - why do you do evil?

||1||Pause||

ਕਾਨੜਾ (ਮਃ ੫) (੨੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧੭

Raag Kaanrhaa Guru Arjan Dev

ਨਾਮ ਬਿਨਾ ਜੇਤੋ ਲਪਟਾਇਓ ਕਛੂ ਨਹੀ ਨਾਹੀ ਕਛੂ ਤੇਰੋ ॥

Naam Binaa Jaetho Lapattaaiou Kashhoo Nehee Naahee Kashh Thaero ॥

Except for the Naam, whatever you are involved with is nothing - nothing is yours.

ਕਾਨੜਾ (ਮਃ ੫) (੨੫) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧੮

Raag Kaanrhaa Guru Arjan Dev

ਆਗੈ ਦ੍ਰਿਸਟਿ ਆਵਤ ਸਭ ਪਰਗਟ ਈਹਾ ਮੋਹਿਓ ਭਰਮ ਅੰਧੇਰੋ ॥੧॥

Aagai Dhrisatt Aavath Sabh Paragatt Eehaa Mohiou Bharam Andhhaero ||1||

Hereafter, everything is revealed to your gaze; but in this world, all are enticed by the darkness of doubt.

||1||

ਕਾਨੜਾ (ਮਃ ੫) (੨੫) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧੮

Raag Kaanrhaa Guru Arjan Dev

ਅਟਕਿਓ ਸੁਤ ਬਨਿਤਾ ਸੰਗ ਮਾਇਆ ਦੇਵਨਹਾਰੁ ਦਾਤਾਰੁ ਬਿਸੇਰੋ ॥

Attakiou Suth Banithaa Sang Maaeiaa Dhaevanehaar Dhaathaar Bisaero ॥

People are caught in Maya, attached to their children and spouses. They have forgotten the Great and Generous Giver.

ਕਾਨੜਾ (ਮਃ ੫) (੨੫) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੩੦੨ ਪੰ. ੧੯

Raag Kaanrhaa Guru Arjan Dev

